

ਇੰਦ੍ਰ ਲੋਕ ਸਿਵ ਲੋਕਹਿ ਜੈਬੋ ॥ ਓਛੇ ਤਪ ਕਰਿ ਬਾਹੁਰਿ ਐਬੋ ॥ ੧॥ ਕਿਆ ਮਾਂਗਉ ਕਿਛੁ ਥਿਰੁ
ਨਾਹੀ ॥ ਰਾਮ ਨਾਮ ਰਖੁ ਮਨ ਮਾਹੀ ॥੧॥ ਰਹਾਉ ॥ ਸੋਭਾ ਰਾਜ ਬਿਭੈ ਬਡਿਆਈ ॥ ਅੰਤਿ ਨ ਕਾਹੂ
ਸੰਗ ਸਹਾਈ ॥ ੨॥ ਪੁਤ੍ਰ ਕਲਤ੍ਰੁ ਲਛਮੀ ਮਾਇਆ ॥ ਇਨ ਤੇ ਕਹੁ ਕਵਨੈ ਸੁਖੁ ਪਾਇਆ ॥ ੩॥
ਕਹਤ ਕਬੀਰ ਅਵਰ ਨਹੀ ਕਾਮਾ ॥ ਹਮਰੈ ਮਨ ਧਨ ਰਾਮ ਕੋ ਨਾਮਾ ॥੪॥ {ਪੰਨਾ 692}

ਪਦਅਰਥ:- ਇੰਦ੍ਰ ਲੋਕ—ਸੁਰਗ। ਸਿਵ ਲੋਕਹਿ—ਸ਼ਿਵ ਪੁਰੀ ਵਿਚ। ਜੈਬੋ—(ਜੇ ਮਨੁੱਖ ਅੱਪੜ) ਜਾਇਗਾ।
ਓਛੇ—ਹੌਲੇ ਮੇਲ ਦੇ (ਕੰਮ)। ਕਰਿ—ਕਰ ਕੇ। ਬਾਹੁਰਿ—ਮੁੜ, ਫਿਰ (ਨੋਟ:- ਲਛਮੀ ‘ਬਾਹੁਰਿ’ ਅਤੇ ‘ਬਾਹੁਰਿ’ ਦਾ
ਫਰਕ ਧਿਆਨ ਰੱਖਣ ਦੇ ਜੋਗ ਹੈ)। ਐਬੋ—ਆ ਜਾਇਗਾ।1।

ਮਾਗਉ—ਮਾਗਉਂ, ਮੈਂ ਮੰਗਾਂ। ਥਿਰੁ—ਸਦਾ ਕਾਇਮ ਰਹਿਣ ਵਾਲੀ। ਮਾਹੀ—ਵਿਚ।1। ਰਹਾਉ।

ਬਿਭੈ—{Skt. ivBX} ਐਸ਼ੂਰਜ। ਅੰਤਿ—ਅਖੀਰ ਵੇਲੇ। ਸਹਾਈ—ਸਾਥੀ।2।

ਕਲਤ੍ਰੁ—ਇਸਤ੍ਰੀ। ਕਹੁ—ਦੱਸ। ਕਵਨੈ—ਕਿਸ ਨੇ? ਤੇ—ਤੋਂ।3।

ਅਵਰ—ਹੋਰ (ਕੰਮ)। ਨਹੀ ਕਾਮਾ—ਕਿਸੇ ਮਤਲਬ ਦੇ ਨਹੀਂ, ਕੋਈ ਲਾਭ ਨਹੀਂ। ਹਮਰੈ ਮਨ—ਮੇਰੇ ਮਨ ਨੂੰ।4।

ਅਰਥ:- (ਮੈਂ ਆਪਣੇ ਪ੍ਰਭੂ ਪਾਸੋਂ ‘ਨਾਮ’ ਤੋਂ ਬਿਨਾ ਹੋਰ) ਕੀਹ ਮੰਗਾਂ? ਕੋਈ ਚੀਜ਼ ਸਦਾ ਕਾਇਮ ਰਹਿਣ ਵਾਲੀ ਨਹੀਂ
(ਦਿੱਸਦੀ)।1। ਰਹਾਉ।

ਜੇ ਮਨੁੱਖ ਤਪ ਆਦਿਕ ਹੌਲੇ ਮੇਲ ਦੇ ਕੰਮ ਕਰ ਕੇ ਇੰਦਰ-ਪੁਰੀ ਜਾਂ ਸ਼ਿਵ-ਪੁਰੀ ਵਿਚ ਭੀ ਅੱਪੜ ਜਾਇਗਾ ਤਾਂ ਭੀ
ਉੱਥੋਂ ਮੁੜ ਵਾਪਸ ਆਵੇਗਾ (ਭਾਵ, ਸ਼ਾਸਤ੍ਰ ਦੇ ਆਪਣੇ ਹੀ ਲਿਖੇ ਅਨੁਸਾਰ ਇਹਨੀਂ ਥਾਈਂ ਭੀ ਸਦਾ ਨਹੀਂ ਟਿਕੇ
ਰਹਿ ਸਕੀਦਾ)।1।

ਜਗਤ ਵਿਚ ਨਾਮਣਾ, ਰਾਜ, ਐਸ਼ੂਰਜ, ਵਡਿਆਈ—ਇਹਨਾਂ ਵਿਚੋਂ ਭੀ ਕੋਈ ਅੰਤ ਵੇਲੇ ਸੰਗੀ-ਸਾਥੀ ਨਹੀਂ ਬਣ
ਸਕਦਾ।2।

ਪੁੱਤਰ ਵਹੁਟੀ, ਧਨ ਪਦਾਰਥ—ਦੱਸ, (ਹੇ ਭਾਈ!) ਇਹਨਾਂ ਤੋਂ ਭੀ ਕਿਸੇ ਨੇ ਕਦੇ ਸੁਖ ਲੱਭਾ ਹੈ?।3।

ਕਬੀਰ ਆਖਦਾ ਹੈ—(ਪ੍ਰਭੂ ਦੇ ਨਾਮ ਤੋਂ ਖੁੰਝ ਕੇ) ਹੋਰ ਕੋਈ ਕੰਮ ਕਿਸੇ ਅਰਥ ਨਹੀਂ। ਮੇਰੇ ਮਨ ਨੂੰ ਤਾਂ ਪਰਮਾਤਮਾ
ਦਾ ਨਾਮ ਹੀ (ਸਦਾ ਕਾਇਮ ਰਹਿਣ ਵਾਲਾ) ਧਨ ਪ੍ਰਤੀਤ ਹੁੰਦਾ ਹੈ।4। 4।

ਸ਼ਬਦ ਦਾ ਭਾਵ:- ਪਰਮਾਤਮਾ ਦਾ ਭਜਨ ਹੀ ਇਕ ਐਸਾ ਧਨ ਹੈ ਜੋ ਸਦਾ ਨਾਲ ਨਿਭਦਾ ਹੈ। ਸੁਰਗ, ਸ਼ਿਵ-ਪੁਰੀ,
ਰਾਜ, ਵਡਿਆਈ, ਸੰਬੰਧੀ—ਇਹਨਾਂ ਵਿਚੋਂ ਕੋਈ ਭੀ ਸਦਾ ਦਾ ਸਾਥੀ ਨਹੀਂ।